



Punjab Government Gazette

Published by Authority

No. 51] CHANDIGARH, FRIDAY, DECEMBER 18, 2020 (AGRAHAYANA 27, 1942 SAKA)

PART I

Punjab Government Notifications and Orders

ਪੰਜਾਬ ਸਰਕਾਰ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ
(ਅਦਾਲਤੀ-2 ਸ਼ਾਖਾ)

ਅਧਿਸੂਚਨਾ

ਮਿਤੀ 2 ਦਸੰਬਰ, 2020

ਨੰ:10/31/2020-6ਅਦਾ2/3406.-ਸ਼੍ਰੀ ਤਰਿੰਦਰ ਸਿੰਘ ਪੁੱਤਰ ਸ਼੍ਰੀ ਅਜੀਤ ਸਿੰਘ, ਉਪ ਜ਼ਿਲ੍ਹਾ ਅਟਾਰਨੀ, ਹੁਸ਼ਿਆਰਪੁਰ ਨੂੰ 58 ਸਾਲਾਂ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.11.2020 (ਬਾ. ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਦੇ ਅਧੀਨ ਕਾਰਵਾਈ ਕੀਤੀ ਜਾਵੇਗੀ। ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ, ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸਨੂੰ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।

ਚੰਡੀਗੜ੍ਹ

ਮਿਤੀ 1 ਨਵੰਬਰ, 2020

ਅਨੁਰਾਗ ਅੱਗਰਵਾਲ, ਆਈ.ਏ.ਐਸ.,

ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ,

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ।